

ਮਿੱਠੇ ਬੱਚੇ:- "ਮਿੱਠੇ ਬੱਚੇ :- ਪਤਿਤ ਤੋਂ ਪਾਵਨ ਬਣਾਉਣ ਵਾਲੇ ਬਾਪ ਦੇ ਨਾਲ ਤੁਹਾਡਾ ਬਹੁਤ - ਬਹੁਤ ਲਵ ਹੋਣਾ ਚਾਹੀਦਾ, ਸਵੇਰੇ - ਸਵੇਰੇ ਉੱਠਕੇ ਪਹਿਲੇ - ਪਹਿਲੇ ਕਹੋ ਸ਼ਿਵਬਾਬਾ ਗੁੱਡਮੋਰਨਿੰਗ"

ਪ੍ਰਸ਼ਨ:- ਐਕੁਰੇਟ ਯਾਦ ਦੇ ਲਈ ਕਿਹੜੀਆਂ ਧਾਰਨਾਵਾਂ ਚਾਹੀਦੀਆਂ ਹਨ? ਐਕੁਰੇਟ ਯਾਦ ਵਾਲੇ ਦੀ ਨਿਸ਼ਾਨੀ ਕੀ ਹੋਵੇਗੀ?

ਉੱਤਰ:- ਐਕੁਰੇਟ ਯਾਦ ਦੇ ਲਈ ਹੌਸਲਾ, ਗੰਭੀਰਤਾ ਅਤੇ ਸਮਝ ਚਾਹੀਦੀ ਹੈ। ਇਸ ਧਾਰਨਾ ਦੇ ਅਧਾਰ ਨਾਲ ਜੇ ਯਾਦ ਕਰਦੇ ਹਨ ਉਨ੍ਹਾਂ ਦੀ ਯਾਦ, ਯਾਦ ਨਾਲ ਮਿਲਦੀ ਹੈ ਅਤੇ ਬਾਪ ਦੀ ਕਰੰਟ ਆਉਣ ਲੱਗਦੀ ਹੈ। ਇਸ ਕਰੰਟ ਨਾਲ ਉਮਰ ਵਧੇਗੀ, ਹੈਲਦੀ ਬਣਦੇ ਜਾਣਗੇ। ਦਿਲ ਇੱਕਦਮ ਠਰ ਜਾਵੇਗੀ (ਸ਼ੀਤਲ ਹੋ ਜਾਵੇਗੀ), ਆਤਮਾ ਸਤੇਪ੍ਰਧਾਨ ਬਣਦੀ ਜਾਵੇਗੀ।

ਓਮ ਸ਼ਾਂਤੀ ਬਾਪ ਕਹਿੰਦੇ ਹਨ ਮਿੱਠੇ ਬੱਚੇ ਤਤਵਮ ਮਤਲਬ ਤੁਸੀਂ ਆਤਮਾਵਾਂ ਵੀ ਸ਼ਾਂਤ ਸਵਰੂਪ ਹੋ। ਤੁਸੀਂ ਸ੍ਰਵ ਆਤਮਾਵਾਂ ਦਾ ਸਵਧਰਮ ਹੈ ਹੀ ਸ਼ਾਂਤੀ। ਸ਼ਾਂਤੀਧਾਮ ਤੋਂ ਫੇਰ ਇੱਥੇ ਆਕੇ ਟਾਕੀ ਬਣਦੇ ਹੋ। ਇਹ ਕਰਮਇੰਦ੍ਰੀਆਂ ਤੁਹਾਨੂੰ ਮਿਲਦੀਆਂ ਹਨ ਪਾਰੂ ਵਜਾਉਣ ਦੇ ਲਈ। ਆਤਮਾ ਛੋਟੀ ਵੱਡੀ ਨਹੀਂ ਹੁੰਦੀ ਹੈ। ਸਰੀਰ ਛੋਟਾ ਵੱਡਾ ਹੁੰਦਾ ਹੈ। ਬਾਪ ਕਹਿੰਦੇ ਹਨ ਮੈਂ ਤਾਂ ਸਰੀਰਧਾਰੀ ਨਹੀਂ ਹਾਂ। ਮੈਨੂੰ ਬੱਚਿਆਂ ਨੂੰ ਸਨਮੁੱਖ ਮਿਲਣ ਆਉਣਾ ਹੁੰਦਾ ਹੈ। ਸਮਝੋ ਜਿਵੇਂ ਬਾਪ ਹੈ, ਉਨ੍ਹਾਂ ਤੋਂ ਬੱਚੇ ਪੈਦਾ ਹੁੰਦੇ ਹਨ, ਤਾਂ ਉਹ ਬੱਚਾ ਇਵੇਂ ਨਹੀਂ ਕਰੇਗਾ ਕਿ ਮੈਂ ਪਰਮਧਾਮ ਤੋਂ ਜਨਮ ਲੈ ਮਾਤ - ਪਿਤਾ ਨਾਲ ਮਿਲਣ ਆਇਆ ਹਾਂ। ਭਾਵੇਂ ਕੋਈ ਨਵੀਂ ਆਤਮਾ ਆਉਂਦੀ ਹੈ ਕਿਸੇ ਦੇ ਵੀ ਸਰੀਰ ਵਿੱਚ, ਜਾਂ ਕੋਈ ਪੁਰਾਣੀ ਆਤਮਾ ਕਿਸੇ ਦੇ ਸਰੀਰ ਵਿੱਚ ਪ੍ਰਵੇਸ਼ ਕਰਦੀ ਹੈ ਤਾਂ ਇਵੇਂ ਨਹੀਂ ਕਹਿਣਗੇ ਕਿ ਮਾਤ - ਪਿਤਾ ਨਾਲ ਮਿਲਣ ਆਇਆ ਹਾਂ। ਉਨ੍ਹਾਂ ਨੂੰ ਆਟੋਮੈਟਿਕਲੀ ਮਾਤ - ਪਿਤਾ ਮਿਲ ਜਾਂਦੇ ਹਨ। ਇੱਥੇ ਇਹ ਹੈ ਨਵੀਂ ਗੱਲ। ਬਾਪ ਕਹਿੰਦੇ ਹਨ ਮੈਂ ਪਰਮਧਾਮ ਤੋਂ ਆਕੇ ਤੁਸੀਂ ਬੱਚਿਆਂ ਦੇ ਸਨਮੁੱਖ ਹੋਇਆ ਹਾਂ। ਬੱਚਿਆਂ ਨੂੰ ਫੇਰ ਤੋਂ ਨਾਲੇਜ਼ ਦਿੰਦਾ ਹਾਂ ਕਿਉਂਕਿ ਮੈਂ ਹਾਂ ਨਾਲੇਜ਼ਫੁੱਲ, ਗਿਆਨ ਦਾ ਸਾਗਰ... ਮੈਂ ਆਉਂਦਾ ਹਾਂ ਤੁਸੀਂ ਬੱਚਿਆਂ ਨੂੰ ਪੜ੍ਹਾਉਣ, ਰਾਜਯੋਗ ਸਿਖਾਉਣ। ਰਾਜਯੋਗ ਸਿਖਾਉਣ ਵਾਲਾ ਭਗਵਾਨ ਹੀ ਹੈ। ਕ੍ਰਿਸ਼ਨ ਦੀ ਆਤਮਾ ਨੂੰ ਇਹ ਈਸ਼ਵਰੀਏ ਪਾਰੂ ਨਹੀਂ ਹੈ। ਹਰ ਇੱਕ ਦਾ ਪਾਰੂ ਆਪਣਾ। ਈਸ਼ਵਰ ਦਾ ਪਾਰੂ ਆਪਣਾ ਹੈ। ਤਾਂ ਬਾਪ ਸਮਝਾਉਂਦੇ ਹਨ ਮਿੱਠੇ ਬੱਚੇ ਆਪਣੇ ਨੂੰ ਆਤਮਾ ਸਮਝੋ। ਇਵੇਂ ਆਪਣੇ ਨੂੰ ਸਮਝਣਾ ਕਿੰਨਾ ਮਿੱਠਾ ਲੱਗਦਾ ਹੈ। ਅਸੀਂ ਕੀ ਸੀ! ਹੁਣ ਕੀ ਬਣ ਰਹੇ ਹਾਂ!

ਇਹ ਡਰਾਮਾ ਕਿਵੇਂ ਵੰਡਰਫੁੱਲ ਬਣਿਆ ਹੋਇਆ ਹੈ ਇਹ ਵੀ ਤੁਸੀਂ ਹੁਣ ਸਮਝਦੇ ਹੋ। ਇਹ ਪੁਰਸ਼ੋਤਮ ਸੰਗਮਯੁਗ ਹੈ ਇੰਨਾ ਸਿਰਫ ਯਾਦ ਰਹੇ ਤਾਂ ਵੀ ਪੱਕਾ ਹੋ ਜਾਂਦਾ ਹੈ ਕਿ ਅਸੀਂ ਸਤਿਯੁਗ ਵਿੱਚ ਜਾਣ ਵਾਲੇ ਹਾਂ। ਹੁਣ ਸੰਗਮ ਤੇ ਹਾਂ, ਫੇਰ ਜਾਣਾ ਹੈ ਆਪਣੇ ਘਰ ਇਸਲਈ ਪਾਵਨ ਤਾਂ ਜ਼ਰੂਰ ਬਣਨਾ ਹੈ। ਅੰਦਰ ਵਿੱਚ ਬਹੁਤ ਖੁਸ਼ੀ ਹੋਣੀ ਚਾਹੀਦੀ। ਓਹੋ! ਬੇਹੱਦ ਦਾ ਬਾਪ ਕਹਿੰਦੇ ਹਨ ਮਿੱਠੇ - ਮਿੱਠੇ ਬੱਚਿਓ ਮੈਨੂੰ ਯਾਦ ਕਰੋ ਤਾਂ ਤੁਸੀਂ ਸਤੇਪ੍ਰਧਾਨ ਬਣੋਗੇ। ਵਿਸ਼ਵ ਦਾ ਮਾਲਿਕ ਬਣੋਗੇ। ਬਾਪ ਬੱਚਿਆਂ ਨੂੰ ਪਿਆਰ ਕਰਦੇ ਹਨ। ਇਵੇਂ ਨਹੀਂ ਕਿ ਸਿਰਫ ਟੀਚਰ ਦੇ ਰੂਪ ਵਿੱਚ ਪੜ੍ਹਾਕੇ ਅਤੇ ਘਰ ਚਲੇ ਜਾਂਦੇ ਹਨ। ਇਹ ਤਾਂ ਬਾਪ ਵੀ ਟੀਚਰ ਵੀ ਹੈ। ਤੁਹਾਨੂੰ ਪੜ੍ਹਾਉਂਦੇ ਵੀ ਹਨ। ਯਾਦ ਦੀ ਯਾਤਰਾ ਵੀ ਸਿਖਾਉਂਦੇ ਹਨ।

ਇਵੇਂ ਵਿਸ਼ਵ ਦਾ ਮਾਲਿਕ ਬਣਾਉਣ ਵਾਲੇ, ਪਤਿਤ ਤੋਂ ਪਾਵਨ ਬਣਾਉਣ ਵਾਲੇ ਬਾਪ ਦੇ ਨਾਲ ਬਹੁਤ ਲਵ ਹੋਣਾ ਚਾਹੀਦਾ। ਸਵੇਰੇ - ਸਵੇਰੇ ਉੱਠਣ ਨਾਲ ਹੀ ਪਹਿਲੇ - ਪਹਿਲੇ ਸ਼ਿਵਬਾਬਾ ਨੂੰ ਗੁੱਡਮੋਰਨਿੰਗ ਕਰਨਾ ਚਾਹੀਦਾ। ਗੁੱਡਮੋਰਨਿੰਗ ਮਤਲਬ ਯਾਦ ਕਰਣਗੇ ਤਾਂ ਬਹੁਤ ਖੁਸ਼ੀ ਵਿੱਚ ਰਹਿਣਗੇ। ਬੱਚਿਆਂ ਨੂੰ ਆਪਣੇ ਦਿਲ ਤੋਂ ਪੁੱਛਣਾ ਹੈ ਅਸੀਂ ਸਵੇਰੇ ਉੱਠਕੇ ਕਿੰਨਾ ਬੇਹੱਦ ਦੇ ਬਾਪ ਨੂੰ ਯਾਦ ਕਰਦੇ ਹਾਂ? ਮਨੁੱਖ ਭਗਤੀ ਵੀ ਸਵੇਰੇ ਕਰਦੇ ਹਨ ਨਾ! ਭਗਤੀ ਕਿੰਨੀ ਪਿਆਰ ਨਾਲ ਕਰਦੇ ਹਨ। ਪਰ ਬਾਬਾ ਜਾਣਦੇ ਹਨ ਕੋਈ ਬੱਚੇ ਦਿਲ ਵਾ ਜਾਨ, ਸਿਕਵਾ ਪ੍ਰੇਮ ਨਾਲ ਯਾਦ ਨਹੀਂ ਕਰਦੇ ਹਨ। ਸਵੇਰੇ ਉੱਠ ਬਾਬਾ ਨੂੰ ਗੁੱਡਮੋਰਨਿੰਗ ਕਰੋ, ਗਿਆਨ ਦੇ ਚਿੰਤਨ ਵਿੱਚ ਰਹਿਣ ਤਾਂ ਖੁਸ਼ੀ ਦਾ ਪਾਰਾ ਚੜੇ। ਬਾਪ ਨੂੰ ਗੁੱਡਮੋਰਨਿੰਗ ਨਹੀਂ ਕਰੋਗੇ ਤਾਂ ਪਾਪਾਂ ਦਾ ਬੋਝਾ ਕਿਵੇਂ ਉਤਰੇਗਾ। ਮੁੱਖ ਹੈ ਹੀ ਯਾਦ, ਇਸ ਵਿੱਚ ਭਵਿੱਖ ਦੇ ਲਈ ਤੁਹਾਡੀ ਬਹੁਤ ਭਾਰੀ ਕਮਾਈ ਹੁੰਦੀ ਹੈ। ਕਲਪ - ਕਲਪਾਂਤਰ ਇਹ ਕਮਾਈ ਕੰਮ ਆਵੇਗੀ। ਬੜਾ ਧੀਰਜ, ਗੰਭੀਰਤਾ, ਸਮਝ ਨਾਲ ਯਾਦ ਕਰਨਾ ਹੁੰਦਾ ਹੈ। ਮੇਟੇ ਹਿਸਾਬ ਵਿੱਚ ਤਾਂ ਭਾਵੇਂ ਕਰਕੇ ਇਹ ਕਹਿ ਦਿੰਦੇ ਹਨ ਅਸੀਂ ਬਾਬਾ ਨੂੰ ਬਹੁਤ ਯਾਦ ਕਰਦੇ ਹਾਂ ਪਰ ਐਕੁਰੇਟ ਯਾਦ ਕਰਨ ਵਿੱਚ ਮਿਹਨਤ ਹੈ। ਜੇ ਬਾਪ ਨੂੰ ਜ਼ਿਆਦਾ ਯਾਦ ਕਰਦੇ ਹਨ ਉਨ੍ਹਾਂ ਨੂੰ ਕਰੰਟ ਜ਼ਿਆਦਾ ਮਿਲਦੀ ਹੈ ਕਿਉਂਕਿ ਯਾਦ ਨਾਲ ਯਾਦ ਮਿਲਦੀ ਹੈ। ਯੋਗ ਅਤੇ ਗਿਆਨ ਦੋ ਚੀਜ਼ਾਂ ਹਨ। ਯੋਗ ਦੀ ਸਬਜੈਕਟ ਵੱਖ ਹੈ, ਬਹੁਤ ਭਾਰੀ ਸਬਜੈਕਟ ਹੈ। ਯੋਗ ਨਾਲ ਹੀ ਆਤਮਾ ਸਤੇਪ੍ਰਧਾਨ ਬਣਦੀ ਹੈ। ਯਾਦ ਬਿਨਾਂ ਸਤੇਪ੍ਰਧਾਨ ਹੋਣਾ, ਅਸੰਭਵ ਹੈ। ਚੰਗੀ ਤਰ੍ਹਾਂ ਪਿਆਰ ਨਾਲ ਬਾਪ ਨੂੰ ਯਾਦ ਕਰਣਗੇ ਤਾਂ ਆਟੋਮੈਟਿਕਲੀ ਕਰੰਟ ਮਿਲੇਗੀ, ਹੈਲਦੀ ਬਣ ਜਾਣਗੇ। ਕਰੰਟ ਨਾਲ ਉਮਰ ਵੀ ਵਧਦੀ ਹੈ। ਬੱਚੇ ਯਾਦ ਕਰਦੇ ਹਨ ਤਾਂ

ਬਾਬਾ ਵੀ ਸਰਚਲਾਈਟ ਦਿੰਦੇ ਹਨ। ਬਾਪ ਕਿੰਨਾ ਵੱਡਾ ਭਾਰੀ ਖਜ਼ਾਨਾ ਤੁਸੀਂ ਬੱਚਿਆਂ ਨੂੰ ਦਿੰਦੇ ਹਨ।

ਮਿੱਠੇ ਬੱਚਿਆਂ ਨੂੰ ਇਹ ਪੱਕਾ ਯਾਦ ਰੱਖਣਾ ਹੈ, ਸ਼ਿਵਬਾਬਾ ਸਾਨੂੰ ਪੜ੍ਹਾਉਂਦੇ ਹਨ। ਸ਼ਿਵਬਾਬਾ ਪਤਿਤ - ਪਾਵਨ ਵੀ ਹਨ। ਸਦਗਤੀ ਦਾਤਾ ਵੀ ਹੈ। ਸਦਗਤੀ ਮਤਲਬ ਸ੍ਰਗ ਦੀ ਰਾਜਾਈ ਦਿੰਦੇ ਹਨ। ਬਾਬਾ ਕਿੰਨਾ ਮਿੱਠਾ ਹੈ। ਕਿੰਨਾ ਪਿਆਰ ਨਾਲ ਬੱਚਿਆਂ ਨੂੰ ਬੈਠ ਪੜ੍ਹਾਉਂਦੇ ਹਨ। ਬਾਪ, ਦਾਦਾ ਦੁਆਰਾ ਸਾਨੂੰ ਪੜ੍ਹਾਉਂਦੇ ਹਨ। ਬਾਬਾ ਕਿੰਨਾ ਮਿੱਠਾ ਹੈ। ਕਿੰਨਾ ਪਿਆਰ ਕਰਦੇ ਹਨ। ਕੋਈ ਤਕਲੀਫ਼ ਨਹੀਂ ਦਿੰਦੇ। ਸਿਰਫ਼ ਕਹਿੰਦੇ ਹਨ ਮੈਨੂੰ ਯਾਦ ਕਰੋ ਅਤੇ ਚੱਕਰ ਨੂੰ ਯਾਦ ਕਰੋ। ਬਾਪ ਦੀ ਯਾਦ ਵਿੱਚ ਦਿਲ ਇੱਕਦਮ ਠਰ ਜਾਣੀ ਚਾਹੀਦੀ। ਇੱਕ ਬਾਪ ਦੀ ਹੀ ਯਾਦ ਸਤਾਉਣੀ ਚਾਹੀਦੀ ਕਿਉਂਕਿ ਬਾਪ ਤੋਂ ਕਿੰਨਾ ਭਾਰੀ ਵਰਸਾ ਮਿਲਦਾ ਹੈ। ਆਪਣੇ ਨੂੰ ਵੇਖਣਾ ਚਾਹੀਦਾ ਸਾਡਾ ਬਾਪ ਦੇ ਨਾਲ ਕਿੰਨਾ ਲਵ ਹੈ? ਕਿੱਥੇ ਤੱਕ ਸਾਡੇ ਵਿੱਚ ਦੈਵੀਗੁਣ ਹਨ? ਕਿਉਂਕਿ ਤੁਸੀਂ ਬੱਚੇ ਹੁਣ ਕੰਡਿਆਂ ਤੋਂ ਫੁੱਲ ਬਣ ਰਹੇ ਹੋ। ਜਿਨ੍ਹਾਂ - ਜਿਨ੍ਹਾਂ ਯੋਗ ਵਿੱਚ ਰਹਿਣਗੇ ਉਨ੍ਹਾਂ ਕੰਡਿਆਂ ਤੋਂ ਫੁੱਲ, ਸਤੋਪ੍ਰਧਾਨ ਬਣਦੇ ਜਾਣਗੇ। ਫੁੱਲ ਬਣ ਗਏ ਫੇਰ ਇੱਥੇ ਰਹਿ ਨਹੀਂ ਸੱਕਣਗੇ। ਫੁੱਲਾਂ ਦਾ ਬਗੀਚਾ ਹੈ ਹੀ ਸ੍ਰਗ। ਜੇ ਬਹੁਤਿਆਂ ਕੰਡਿਆਂ ਨੂੰ ਫੁੱਲ ਬਣਾਉਂਦੇ ਹਨ ਉਨ੍ਹਾਂ ਨੂੰ ਹੀ ਸੱਚਾ ਖੁਸ਼ਬੂਦਾਰ ਫੁੱਲ ਕਹਿਣਗੇ। ਕਦੀ ਕਿਸੇ ਨੂੰ ਕੰਡਾ ਨਹੀਂ ਲਗਾਉਣਗੇ। ਕਰੋਧ ਵੀ ਵੱਡਾ ਕੰਡਾ ਹੈ, ਬਹੁਤਿਆਂ ਨੂੰ ਦੁੱਖ ਦਿੰਦੇ ਹਨ। ਹੁਣ ਤੁਸੀਂ ਬੱਚੇ ਕੰਡਿਆਂ ਦੀ ਦੁਨੀਆਂ ਤੋਂ ਕਿਨਾਰੇ ਤੇ ਆ ਗਏ ਹੋ, ਤੁਸੀਂ ਹੋ ਸੰਗਮ ਤੇ। ਜਿਵੇਂ ਮਾਲੀ ਫੁੱਲਾਂ ਨੂੰ ਵੱਖ ਪਾਟ (ਪਾਂਡੇ) ਵਿੱਚ ਕੱਢਕੇ ਰੱਖਦੇ ਹਨ ਉਵੇਂ ਹੀ ਤੁਸੀਂ ਫੁੱਲਾਂ ਨੂੰ ਵੀ ਹੁਣ ਸੰਗਮਯੁਗੀ ਪਾਰਟ ਵਿੱਚ ਵੱਖ ਰੱਖਿਆ ਹੋਇਆ ਹੈ। ਫੇਰ ਤੁਸੀਂ ਫੁੱਲ ਸ੍ਰਗ ਵਿੱਚ ਚਲੇ ਜਾਉਗੇ, ਕਲਯੁਗੀ ਕੰਡੇ ਭਸਮ ਹੋ ਜਾਣਗੇ।

ਮਿੱਠੇ ਬੱਚੇ ਜਾਣਦੇ ਹਨ ਪਾਰਲੇਕਿਕ ਬਾਪ ਤੋਂ ਸਾਨੂੰ ਅਵਿਨਾਸ਼ੀ ਵਰਸਾ ਮਿਲਦਾ ਹੈ। ਜੇ ਸੱਚੇ - ਸੱਚੇ ਬੱਚੇ ਹਨ, ਜਿਨ੍ਹਾਂ ਦਾ ਬਾਪਦਾਦਾ ਨਾਲ ਪੂਰਾ ਲਵ ਹੈ ਉਨ੍ਹਾਂ ਨੂੰ ਬੜੀ ਖੁਸ਼ੀ ਰਹੇਗੀ। ਅਸੀਂ ਵਿਸ਼ਵ ਦਾ ਮਾਲਿਕ ਬਣਦੇ ਹਾਂ। ਹਾਂ ਪੁਰਸ਼ਾਰਥ ਨਾਲ ਹੀ ਵਿਸ਼ਵ ਦਾ ਮਾਲਿਕ ਬਣਿਆ ਜਾਂਦਾ ਹੈ, ਸਿਰਫ਼ ਕਹਿਣ ਨਾਲ ਨਹੀਂ। ਜੇ ਹੋਰ ਬੱਚੇ ਹਨ ਉਨ੍ਹਾਂ ਨੂੰ ਸਦੈਵ ਇਹ ਯਾਦ ਰਹੇਗਾ ਕਿ ਅਸੀਂ ਆਪਣੇ ਲਈ ਫੇਰ ਤੋਂ ਉਹ ਹੀ ਸੂਰਜਵੰਸ਼ੀ, ਚੰਦ੍ਰਵੰਸ਼ੀ ਰਾਜਧਾਨੀ ਸਥਾਪਨ ਕਰ ਰਹੇ ਹਾਂ। ਬਾਪ ਕਹਿੰਦੇ ਹਨ ਮਿੱਠੇ ਬੱਚੇ ਜਿਨ੍ਹਾਂ ਤੁਸੀਂ ਬਹੁਤਿਆਂ ਦਾ ਕਲਿਆਣ ਕਰੋਗੇ ਉਨ੍ਹਾਂ ਹੀ ਤੁਹਾਨੂੰ ਅਜੁਰਾ ਮਿਲੇਗਾ। ਬਹੁਤਿਆਂ ਨੂੰ ਰਸਤਾ ਦੱਸੋਗੇ ਤਾਂ ਬਹੁਤਿਆਂ ਦੀ ਆਸ਼ੀਰਵਾਦ ਮਿਲੇਗੀ। ਗਿਆਨ ਰਤਨਾਂ ਨਾਲ ਝੋਲੀ ਭਰਕੇ ਫੇਰ ਦਾਨ ਕਰਨਾ ਹੈ। ਗਿਆਨ ਸਾਗਰ ਤੁਹਾਨੂੰ ਰਤਨਾਂ ਦੀ ਥਾਲੀਆਂ ਭਰ - ਭਰ ਕੇ ਦਿੰਦੇ ਹਨ। ਜੇ ਫੇਰ ਦਾਨ ਕਰਦੇ ਹਨ ਉਹ ਹੀ ਸਭਨੂੰ ਪਿਆਰੇ ਲੱਗਦੇ ਹਨ। ਬੱਚਿਆਂ ਦੇ ਅੰਦਰ ਵਿੱਚ ਕਿੰਨੀ ਖੁਸ਼ੀ ਹੋਣੀ ਚਾਹੀਦੀ। ਸੈਸੀਬੁਲ ਬੱਚੇ ਜੇ ਹੋਣਗੇ ਉਹ ਤਾਂ ਕਹਿਣਗੇ ਅਸੀਂ ਬਾਬਾ ਤੋਂ ਪੂਰਾ ਹੀ ਵਰਸਾ ਲਵਾਂਗੇ, ਇੱਕਦਮ ਚਟਕ ਪੈਣਗੇ। ਬਾਪ ਨਾਲ ਬਹੁਤ ਲਵ ਰਹੇਗਾ ਕਿਉਂਕਿ ਜਾਣਦੇ ਹਨ ਪ੍ਰਾਨ ਦੇਣ ਵਾਲਾ ਬਾਪ ਮਿਲਿਆ ਹੈ। ਨਾਲੇਜ਼ ਦਾ ਵਰਦਾਨ ਇਵੇਂ ਦਿੰਦੇ ਹਨ ਜਿਸ ਨਾਲ ਅਸੀਂ ਕੀ ਤੋਂ ਕੀ ਬਣ ਜਾਂਦੇ ਹਾਂ। ਇੰਸਾਲਵੇਂਟ ਤੋਂ ਸਾਲਵੇਂਟ ਬਣ ਜਾਂਦੇ ਹਨ, ਇਨ੍ਹਾਂ ਭੰਡਾਰਾ ਭਰਪੂਰ ਕਰ ਦਿੰਦੇ ਹਨ। ਜਿੰਨਾ ਬਾਪ ਨੂੰ ਯਾਦ ਕਰਣਗੇ ਉਨ੍ਹਾਂ ਲਵ ਰਹੇਗਾ, ਕਸਿਸ਼ ਹੋਵੇਗੀ। ਸੁਈ ਸਾਫ਼ ਹੁੰਦੀ ਹੈ ਤਾਂ ਚਕਮਕ (ਚੁੰਬਕ) ਵੱਲ ਖਿੱਚ ਜਾਂਦੀ ਹੈ ਨਾ। ਬਾਪ ਦੀ ਯਾਦ ਨਾਲ ਕੱਟ ਨਿਕਲਦੀ ਜਾਵੇਗੀ। ਇੱਕ ਬਾਪ ਦੇ ਸਿਵਾਏ ਹੋਰ ਕੋਈ ਯਾਦ ਨਾ ਆਏ। ਜਿਵੇਂ ਇਸਤ੍ਰੀ ਦਾ ਪਤੀ ਦੇ ਨਾਲ ਕਿੰਨਾ ਲਵ ਹੁੰਦਾ ਹੈ। ਤੁਹਾਡੀ ਵੀ ਸਗਾਈ ਹੋਈ ਹੈ ਨਾ। ਸਗਾਈ ਦੀ ਖੁਸ਼ੀ ਘੱਟ ਹੁੰਦੀ ਹੈ ਕੀ? ਸ਼ਿਵਬਾਬਾ ਕਹਿੰਦੇ ਹਨ ਮਿੱਠੇ ਬੱਚੇ ਤੁਹਾਡੀ ਸਾਡੇ ਨਾਲ ਸਗਾਈ ਹੈ, ਬ੍ਰਹਮਾ ਦੇ ਨਾਲ ਸਗਾਈ ਨਹੀਂ ਹੈ। ਸਗਾਈ ਪੱਕੀ ਹੋ ਗਈ ਫੇਰ ਉਨ੍ਹਾਂ ਦੀ ਹੀ ਯਾਦ ਸਤਾਉਣੀ ਚਾਹੀਦੀ ਹੈ।

ਬਾਪ ਸਮਝਾਉਂਦੇ ਹਨ ਮਿੱਠੇ ਬੱਚੇ ਗਫ਼ਲਤ ਨਾ ਕਰੋ। ਸਵਦਰਸ਼ਨ ਚਕ੍ਰਧਾਰੀ ਬਣੋ, ਲਾਇਟ ਹਾਊਸ ਬਣੋ। ਸਵਦਰਸ਼ਨ ਚਕ੍ਰਧਾਰੀ ਬਣਨ ਦੀ ਪ੍ਰੈਕਟਿਸ ਚੰਗੀ ਹੋ ਜਾਵੇਗੀ ਤਾਂ ਫੇਰ ਤੁਸੀਂ ਜਿਵੇਂ ਗਿਆਨ ਦਾ ਸਾਗਰ ਹੋ ਜਾਵੋਗੇ। ਜਿਵੇਂ ਸਟੂਡੈਂਟ ਪੜ੍ਹਕੇ ਟੀਚਰ ਬਣ ਜਾਂਦੇ ਹਨ ਨਾ। ਤੁਹਾਡਾ ਪੰਧਾ ਹੀ ਇਹ ਹੈ। ਸਭਨੂੰ ਸਵਦਰਸ਼ਨ ਚਕ੍ਰਧਾਰੀ ਬਣਾਓ ਉਦੋਂ ਹੀ ਚੱਕਰਵਰਤੀ ਰਾਜਾ - ਰਾਣੀ ਬਣੋਗੇ ਇਸਲਈ ਬਾਬਾ ਸਦੈਵ ਬੱਚਿਆਂ ਨੂੰ ਪੁੱਛਦੇ ਹਨ ਸਵਦਰਸ਼ਨ ਚਕ੍ਰਧਾਰੀ ਹੋ ਬੈਠੇ ਹੋ? ਬਾਪ ਵੀ ਸਵਦਰਸ਼ਨ ਚਕ੍ਰਧਾਰੀ ਹੈ ਨਾ। ਬਾਪ ਆਏ ਹਨ ਤੁਸੀਂ ਮਿੱਠੇ ਬੱਚਿਆਂ ਨੂੰ ਵਾਪਿਸ ਲੈ ਜਾਣ। ਤੁਸੀਂ ਬੱਚਿਆਂ ਬਗ਼ੈਰ ਸਾਨੂੰ ਵੀ ਜਿਵੇਂ ਬੇਅਰਾਮੀ ਹੁੰਦੀ ਹੈ। ਜਦੋਂ ਵਕਤ ਹੁੰਦਾ ਹੈ ਤਾਂ ਬੇਅਰਾਮੀ ਹੋ ਜਾਂਦੀ ਹੈ। ਬੱਸ ਹੁਣ ਮੈਂ ਜਾਵਾਂ, ਬੱਚੇ ਬਹੁਤ ਪੁਕਾਰਦੇ ਹਨ, ਬਹੁਤ ਦੁੱਖੀ ਹਨ। ਤਰਸ ਪੈਂਦਾ ਹੈ। ਹੁਣ ਤੁਸੀਂ ਬੱਚਿਆਂ ਨੂੰ ਚੱਲਣਾ ਹੈ ਘਰ। ਫੇਰ ਉੱਥੇ ਦੀ ਤੁਸੀਂ ਆਪੋਹੀ ਚਲੇ ਜਾਓਗੇ ਸੁੱਖਧਾਮ। ਉੱਥੇ ਮੈਂ ਤੁਹਾਡਾ ਸਾਥੀ ਨਹੀਂ ਬਣਾਂਗਾ। ਆਪਣੀ ਅਵਸਥਾ ਅਨੁਸਾਰ ਤੁਹਾਡੀ ਆਤਮਾ ਚਲੀ ਜਾਵੇਗੀ।

ਤੁਸੀਂ ਬੱਚਿਆਂ ਨੂੰ ਇਹ ਨਸ਼ਾ ਰਹਿਣਾ ਚਾਹੀਦਾ ਅਸੀਂ ਰੂਹਾਨੀ ਯੂਨੀਵਰਸਿਟੀ ਵਿੱਚ ਪੜ੍ਹ ਰਹੇ ਹਾਂ। ਅਸੀਂ ਗੋਡਲੀ ਸਟੂਡੈਂਟ ਹਾਂ। ਅਸੀਂ ਮਨੁੱਖ ਤੋਂ ਦੇਵਤਾ ਜਾਂ ਵਿਸ਼ਵ ਦੇ ਮਾਲਿਕ ਬਣਨ ਦੇ ਲਈ ਪੜ੍ਹ ਰਹੇ ਹਾਂ। ਇਸ ਨਾਲ ਅਸੀਂ ਸਾਰੀ ਮਿਨਿਸਟਰੀ ਪਾਸ ਕਰ ਲੈਂਦੇ ਹਾਂ। ਹੈਲਥ ਦੀ ਐਜੂਕੇਸ਼ਨ ਵੀ ਪੜ੍ਹਦੇ ਹੋ, ਕਰੈਕਟਰ ਸੁਧਾਰਨ ਦੀ ਵੀ ਨਾਲੇਜ਼ ਪੜ੍ਹਾਉਂਦੇ ਹੋ। ਹੈਲਥ ਮਿਨਿਸਟਰੀ, ਫੂਡ ਮਿਨਿਸਟਰੀ, ਲੈਂਡ ਮਿਨਿਸਟਰੀ, ਬਿਲਡਿੰਗ ਮਿਨਿਸਟਰੀ ਸਭ ਇਸ ਵਿੱਚ ਆ ਜਾਂਦੀ ਹੈ।

ਮਿੱਠੇ - ਮਿੱਠੇ ਬੱਚਿਆਂ ਨੂੰ ਬਾਪ ਬੈਠ ਸਮਝਾਉਂਦੇ ਹਨ ਜਦੋਂ ਸਭਾ ਵਿੱਚ ਭਾਸ਼ਨ ਕਰਦੇ ਹੋ ਜਾਂ ਕਿਸੇ ਨੂੰ ਸਮਝਾਉਂਦੇ ਹੋ ਤਾਂ ਘੜੀ - ਘੜੀ ਬੋਲੋ ਆਪਣੇ ਨੂੰ ਆਤਮਾ ਸਮਝ ਪਰਮਪਿਤਾ ਪ੍ਰਮਾਤਮਾ ਨੂੰ ਯਾਦ ਕਰੋ। ਇਸ ਯਾਦ ਨਾਲ ਹੀ ਤੁਹਾਡੇ ਵਿਕਰਮ ਵਿਨਾਸ਼ ਹੋਣਗੇ। ਤੁਸੀਂ ਪਾਵਨ ਬਣ ਜਾਵੋਗੇ। ਘੜੀ - ਘੜੀ ਇਹ ਯਾਦ ਕਰਨਾ ਹੈ। ਪਰ ਇਹ ਵੀ ਤੁਸੀਂ ਉਦੋਂ ਕਹਿ ਸਕੋਗੇ ਜਦੋਂ ਖੁਦ ਯਾਦ ਵਿੱਚ ਹੋਵੋਗੇ। ਇਸ

ਗੱਲ ਦੀ ਬੱਚਿਆਂ ਵਿੱਚ ਬਹੁਤ ਕਮਜ਼ੋਰੀ ਹੈ। ਅੰਦਰੂਨੀ ਤੁਸੀਂ ਬੱਚਿਆਂ ਨੂੰ ਖੁਸ਼ੀ ਹੋਵੇਗੀ, ਯਾਦ ਵਿੱਚ ਰਹਿਣਗੇ ਉਦੋਂ ਦੂਜਿਆਂ ਨੂੰ ਸਮਝਾਉਣ ਦਾ ਅਸਰ ਹੋਵੇਗਾ। ਤੁਹਾਡਾ ਬੇਲਣਾ ਜ਼ਿਆਦਾ ਨਹੀਂ ਹੋਣਾ ਚਾਹੀਦਾ। ਆਤਮ - ਅਭਿਮਾਨੀ ਹੋ ਥੋੜਾ ਵੀ ਸਮਝਾਉਣਗੇ ਤਾਂ ਤੀਰ ਵੀ ਲੱਗੇਗਾ। ਬਾਪ ਕਹਿੰਦੇ ਹਨ ਬੱਚੇ ਬੀਤੀ ਸੇ ਬੀਤੀ। ਹੁਣ ਪਹਿਲੇ ਆਪਣੇ ਨੂੰ ਸੁਧਾਰੋ। ਖੁਦ ਯਾਦ ਕਰਣਗੇ ਨਹੀਂ, ਦੂਜਿਆਂ ਨੂੰ ਕਹਿੰਦੇ ਰਹਿਣਗੇ, ਇਹ ਠੱਗੀ ਚੱਲ ਨਾ ਸਕੇ। ਅੰਦਰ ਦਿਲ ਜ਼ਰੂਰ ਖਾਂਦੀ ਹੋਵੇਗੀ। ਬਾਪ ਦੇ ਨਾਲ ਪੁਰਾ ਲਵ ਨਹੀਂ ਹੈ ਤਾਂ ਸ਼੍ਰੀਮਤ ਤੋਂ ਚੱਲਦੇ ਨਹੀਂ ਹਨ। ਬੇਹੱਦ ਦੇ ਬਾਪ ਜਿਹੀ ਸਿੱਖਿਆ ਤਾਂ ਹੋਰ ਕੋਈ ਦੇ ਨਾ ਸਕੇ। ਬਾਪ ਕਹਿੰਦੇ ਹਨ ਮਿੱਠੇ ਬੱਚੇ ਇਸ ਪੁਰਾਣੀ ਦੁਨੀਆਂ ਨੂੰ ਹੁਣ ਭੁੱਲ ਜਾਓ। ਪਿਛਾੜੀ ਵਿੱਚ ਤਾਂ ਇਹ ਸਭ ਭੁੱਲ ਹੀ ਜਾਣਾ ਹੈ। ਬੁੱਧੀ ਲੱਗ ਜਾਂਦੀ ਹੈ ਆਪਣੇ ਸ਼ਾਂਤੀਯਾਮ ਅਤੇ ਸੁੱਖਯਾਮ ਵਿੱਚ। ਬਾਪ ਨੂੰ ਯਾਦ ਕਰਦੇ - ਕਰਦੇ ਬਾਪ ਦੇ ਕੋਲ ਚਲੇ ਜਾਣਾ ਹੈ। ਪਤਿਤ ਆਤਮਾ ਤਾਂ ਜਾ ਨਾ ਸਕੇ। ਉਹ ਹੈ ਹੀ ਪਾਵਨ ਆਤਮਾਵਾਂ ਦਾ ਘਰ। ਇਹ ਸ਼ਰੀਰ 5 ਤੱਤਵਾ ਨਾਲ ਬਣਿਆ ਹੋਇਆ ਹੈ। ਤਾਂ 5 ਤੱਤਵ ਇੱਥੇ ਰਹਿਣ ਲਈ ਖਿੱਚਦੇ ਹਨ ਕਿਉਂਕਿ ਆਤਮਾ ਨੇ ਇਹ ਜਿਵੇਂ ਪ੍ਰਾਪਤੀ ਲਈ ਹੋਈ ਹੈ, ਇਸਲਈ ਸ਼ਰੀਰ ਵਿੱਚ ਮਮਤਵ ਹੋ ਗਿਆ ਹੈ। ਹੁਣ ਇਸ ਵਿੱਚ ਮਮਤਵ ਨਿਕਾਲ ਜਾਣਾ ਹੈ ਆਪਣੇ ਘਰ। ਉੱਥੇ ਤਾਂ ਇਹ 5 ਤਤਵ ਹੈ ਨਹੀਂ। ਸਤਿਯੁਗ ਵਿੱਚ ਵੀ ਸ਼ਰੀਰ ਯੋਗਬਲ ਨਾਲ ਬਣਦਾ ਹੈ। ਸਤੋਪ੍ਰਯਾਨ ਪ੍ਰਕ੍ਰਿਤੀ ਹੁੰਦੀ ਹੈ ਇਸਲਈ ਖਿੱਚਦੀ ਨਹੀਂ। ਦੁੱਖ ਨਹੀਂ ਹੁੰਦਾ। ਇਹ ਬੜੀ ਮਹੀਨ ਗੱਲਾਂ ਹਨ ਸਮਝਣ ਦੀਆਂ। ਇੱਥੇ 5 ਤਤਵਾਂ ਦਾ ਬਲ ਆਤਮਾ ਨੂੰ ਖਿੱਚਦਾ ਹੈ ਇਸਲਈ ਸ਼ਰੀਰ ਛੱਡਣ ਦੀ ਦਿਲ ਨਹੀਂ ਹੁੰਦੀ ਹੈ। ਨਹੀਂ ਤਾਂ ਇਸ ਵਿੱਚ ਹੋਰ ਹੀ ਖੁਸ਼ ਹੋਣਾ ਚਾਹੀਦਾ। ਪਾਵਨ ਬਣ ਸ਼ਰੀਰ ਇਵੇਂ ਛੱਡਣਗੇ ਜਿਵੇਂ ਮੱਖਣ ਵਿੱਚ ਵਾਲ। ਤਾਂ ਸ਼ਰੀਰ ਨਾਲ, ਸਭ ਚੀਜ਼ਾਂ ਤੋਂ ਮਮਤਵ ਇੱਕਦਮ ਮਿਟਾ ਦੇਣਾ ਹੈ, ਇਸ ਨਾਲ ਸਾਡਾ ਕੋਈ ਕਨੈਕਸ਼ਨ ਨਹੀਂ। ਬਸ ਅਸੀਂ ਜਾਂਦੇ ਹਾਂ ਬਾਬਾ ਦੇ ਕੋਲ। ਇਸ ਦੁਨੀਆਂ ਵਿੱਚ ਆਪਣਾ ਬੈਗ ਬੋਗਜ਼ ਤਿਆਰ ਕਰ ਪਹਿਲੇ ਤੋਂ ਹੀ ਭੇਜ ਦਿੱਤਾ ਹੈ। ਨਾਲ ਤਾਂ ਚਲ ਨਾ ਸਕੇ। ਬਾਕੀ ਆਤਮਾਵਾਂ ਨੂੰ ਜਾਣਾ ਹੈ। ਸ਼ਰੀਰ ਨੂੰ ਵੀ ਇੱਥੇ ਛੱਡ ਦਿੱਤਾ ਹੈ। ਬਾਬਾ ਨੇ ਨਵੇਂ ਸ਼ਰੀਰ ਦਾ ਸਾਖਸ਼ਤਕਾਰ ਕਰਾ ਦਿੱਤਾ ਹੈ। ਹੀਰੇ ਜਵਾਹਰਾਤਾਂ ਦੇ ਮਹਿਲ ਮਿਲ ਜਾਣਗੇ। ਇਵੇਂ ਸੁੱਖਯਾਮ ਵਿੱਚ ਜਾਣ ਲਈ ਕਿੰਨੀ ਮਿਹਨਤ ਕਰਨੀ ਚਾਹੀਦੀ। ਥੱਕਣ ਨਹੀਂ ਚਾਹੀਦਾ। ਦਿਨਰਾਤ ਬਹੁਤ ਕਮਾਈ ਕਰਨੀ ਹੈ ਇਸਲਈ ਬਾਬਾ ਕਹਿੰਦੇ ਹਨ ਨੀਂਦ ਨੂੰ ਜਿੱਤਣ ਵਾਲੇ ਬੱਚੇ ਮਾਮੇਕਮ ਯਾਦ ਕਰੋ ਅਤੇ ਵਿਚਾਰ ਸਾਗਰ ਮੰਥਨ ਕਰੋ। ਡਰਾਮਾ ਦੇ ਰਾਜ ਨੂੰ ਬੁੱਧੀ ਵਿੱਚ ਰੱਖਣ ਨਾਲ ਬੁੱਧੀ ਇਕਦਮ ਸ਼ੀਤਲ ਹੋ ਜਾਂਦੀ ਹੈ। ਜੇ ਮਹਾਂਰਥੀ ਬੱਚੇ ਹੋਣਗੇ ਉਹ ਕਦੀ ਹਿੱਲਣਗੇ ਨਹੀਂ। ਸ਼ਿਵਬਾਬਾ ਨੂੰ ਯਾਦ ਕਰਣਗੇ ਤਾਂ ਉਹ ਸੰਭਾਲ ਵੀ ਕਰਣਗੇ।

ਬਾਪ ਤੁਸੀਂ ਬੱਚਿਆਂ ਨੂੰ ਦੁੱਖ ਤੋਂ ਛੁਡਾਕੇ ਸ਼ਾਂਤੀ ਦਾ ਦਾਨ ਦਿੰਦੇ ਹਨ। ਤੁਹਾਨੂੰ ਵੀ ਸ਼ਾਂਤੀ ਦਾ ਦਾਨ ਦੇਣਾ ਹੈ। ਤੁਹਾਡੀ ਇਹ ਬੇਹੱਦ ਦੀ ਸ਼ਾਂਤੀ ਮਤਲਬ ਯੋਗਬਲ ਨਾਲ ਦੂਜਿਆਂ ਨੂੰ ਵੀ ਇੱਕਦਮ ਸ਼ਾਂਤ ਕਰ ਦੇਣਗੇ। ਝੱਟ ਪਤਾ ਪੈ ਜਾਵੇਗਾ, ਇਹ ਸਾਡੇ ਘਰ ਦਾ ਹੈ ਜਾਂ ਨਹੀਂ। ਆਤਮਾ ਨੂੰ ਝੱਟ ਕਸਿਸ਼ ਹੋਵੇਗੀ ਇਹ ਸਾਡਾ ਬਾਬਾ ਹੈ। ਨਬਜ਼ ਵੀ ਵੇਖਣੀ ਹੁੰਦੀ ਹੈ। ਬਾਪ ਦੀ ਯਾਦ ਵਿੱਚ ਰਹਿ ਫੇਰ ਵੇਖੋ ਇਹ ਆਤਮਾ ਸਾਡੇ ਕੁੱਲ ਦੀ ਹੈ। ਜੇਕਰ ਹੋਵੇਗੀ ਤਾਂ ਇੱਕਦਮ ਸ਼ਾਂਤ ਹੋ ਜਾਵੇਗੀ। ਜੇ ਇਸ ਕੁੱਲ ਦੇ ਹੋਣਗੇ ਉਨ੍ਹਾਂ ਨੂੰ ਹੀ ਇਨ੍ਹਾਂ ਗੱਲਾਂ ਵਿੱਚ ਰਸ ਬੈਠੇਗਾ। ਬੱਚੇ ਯਾਦ ਕਰਦੇ ਹਨ ਤਾਂ ਬਾਪ ਵੀ ਪਿਆਰ ਕਰਦੇ ਹਨ। ਆਤਮਾ ਨੂੰ ਪਿਆਰ ਕੀਤਾ ਜਾਂਦਾ ਹੈ। ਇਹ ਵੀ ਜਾਣਦੇ ਹਨ ਜਿੰਨ੍ਹਾਂ ਨੇ ਬਹੁਤ ਭਗਤੀ ਕੀਤੀ ਹੈ ਉਹ ਹੀ ਜ਼ਿਆਦਾ ਪੜ੍ਹਣਗੇ। ਉਨ੍ਹਾਂ ਦੇ ਚੇਹਰੇ ਤੋਂ ਪਤਾ ਪੈਂਦਾ ਜਾਵੇਗਾ ਕਿ ਬਾਪ ਵਿੱਚ ਕਿੰਨਾ ਲਵ ਹੈ। ਆਤਮਾ ਬਾਪ ਨੂੰ ਵੇਖਦੀ ਹੈ। ਬਾਪ ਸਾਨੂੰ ਆਤਮਾਵਾਂ ਨੂੰ ਪੜ੍ਹਾ ਰਹੇ ਹਨ। ਬਾਪ ਵੀ ਸਮਝਦੇ ਹਨ ਮੈਂ ਇੰਨੀ ਛੋਟੀ ਬਿੰਦੀ ਆਤਮਾ ਨੂੰ ਪੜ੍ਹਾਉਂਦਾ ਹਾਂ। ਅੱਗੋਂ ਚਲ ਤੁਹਾਡੀ ਇਹ ਅਵਸਥਾ ਹੋ ਜਾਵੇਗੀ। ਸਮਝਣਗੇ ਅਸੀਂ ਭਰਾ - ਭਰਾ ਨੂੰ ਪੜ੍ਹਾਉਂਦੇ ਹਾਂ। ਸ਼ਕਲ ਭੈਣ ਦੀ ਹੁੰਦੀ ਵੀ ਦ੍ਰਿਸ਼ਟੀ ਆਤਮਾ ਵੱਲ ਜਾਵੇ। ਸ਼ਰੀਰ ਤੇ ਦ੍ਰਿਸ਼ਟੀ ਬਿਲਕੁਲ ਨਾ ਜਾਵੇ, ਇਸ ਵਿੱਚ ਬੜੀ ਮਿਹਨਤ ਹੈ। ਇਹ ਬੜੀ ਮਹੀਨ ਗੱਲਾਂ ਹਨ। ਬੜੀ ਉੱਚ ਪੜ੍ਹਾਈ ਹੈ। ਵਜ਼ਨ ਕਰੋ ਤਾਂ ਇਸ ਪੜ੍ਹਾਈ ਦਾ ਪਾਸਾ ਬਹੁਤ ਭਾਰੀ ਹੋ ਜਾਵੇਗਾ। ਅੱਛਾ!

ਮਿੱਠੇ- ਮਿੱਠੇ ਸਿੱਕੀਲਧੇ ਬੱਚਿਆਂ ਪ੍ਰਤੀ ਮਾਤ - ਪਿਤਾ ਬਾਪਦਾਦਾ ਦਾ ਯਾਦ ਪਿਆਰ ਅਤੇ ਗੁੱਡਮੇਰਨਿੰਗ। ਰੂਹਾਨੀ ਬਾਪ ਦੀ ਰੂਹਾਨੀ ਬੱਚਿਆਂ ਨੂੰ ਨਮਸਤੇ।

ਧਾਰਨਾ ਲਈ ਮੁੱਖ ਸਾਰ:-

1. ਆਪਣੀ ਝੋਲੀ ਗਿਆਨ ਰਤਨਾਂ ਨਾਲ ਭਰਕੇ ਫੇਰ ਦਾਨ ਵੀ ਕਰਨਾ ਹੈ। ਜੇ ਦਾਨ ਕਰਦੇ ਹਨ ਉਹ ਸਭਨੂੰ ਪਿਆਰੇ ਲੱਗਦੇ ਹਨ, ਉਨ੍ਹਾਂ ਨੂੰ ਅਪਾਰ ਖੁਸ਼ੀ ਰਹਿੰਦੀ ਹੈ।
2. ਪ੍ਰਾਣਦਾਨ ਦੇਣ ਵਾਲੇ ਬਾਪ ਨੂੰ ਬਹੁਤ ਪਿਆਰ ਨਾਲ ਯਾਦ ਕਰਦੇ ਸਭਨੂੰ ਸ਼ਾਂਤੀ ਦਾ ਦਾਨ ਦੇਣਾ ਹੈ। ਸਵਦਰਸ਼ਨ ਚੱਕਰ ਫਿਰਾਉਂਦੇ ਗਿਆਨ ਦਾ ਸਾਗਰ ਬਣਨਾ ਹੈ।

ਵਰਦਾਨ:- ਅੰਤ ਵਾਹਕ ਸ਼ਰੀਰ ਦਵਾਰਾ ਸੇਵਾ ਕਰਨ ਵਾਲੇ ਕਰਮਬੰਧਨ ਮੁਕਤ ਡਬਲ ਲਾਇਟ ਭਵ ਜਿਵੇਂ ਸਥੂਲ ਸ਼ਰੀਰ ਦਵਾਰਾ ਸਕਾਰੀ ਈਸ਼ਵਰੀ ਸੇਵਾ ਵਿੱਚ ਬਿਜ਼ੀ ਰਹਿੰਦੇ ਹੋ ਇਵੇਂ ਆਪਣੇ ਆਕਾਰੀ ਸ਼ਰੀਰ ਦਵਾਰਾ ਅੰਤ ਵਾਹਕ ਸੇਵਾ ਵੀ ਨਾਲ - ਨਾਲ ਕਰਨੀ ਹੈ। ਜਿਵੇਂ ਬ੍ਰਹਮਾ ਬਾਪ ਦਵਾਰਾ ਸਥਾਪਨਾ ਦੀ ਵਿਧੀ ਹੋਈ ਉਵੇਂ ਹੁਣ ਤੁਹਾਡੇ ਸੁਕਸ਼ਮ ਸ਼ਰੀਰਾਂ ਦਵਾਰਾ, ਸ਼ਿਵ ਸ਼ਕਤੀ ਦੇ ਕੰਮਬਾਇੰਡ ਰੂਪ ਦੇ ਸਾਕਸ਼ਾਤਕਾਰ ਦਵਾਰਾ ਸਾਕਸ਼ਾਤਕਾਰ ਅਤੇ ਸੰਦੇਸ਼ ਮਿਲਣ ਦਾ ਕੰਮ ਹੋਣਾ ਹੈ। ਪਰ ਇਸ ਸੇਵਾ ਦੇ ਲਈ ਕਰਮ ਕਰਦੇ ਵੀ ਕਿਸੇ ਵੀ ਕਰਮਬੰਧਨ ਤੋਂ ਮੁਕਤ

ਸਦਾ ਡਬਲ ਲਾਇਟ ਰੂਪ ਵਿੱਚ ਰਹੇ।

ਸਲੋਗਨ:- ਮਨਨ ਕਰਨ ਨਾਲ ਜੋ ਖੁਸ਼ੀ ਰੂਪ ਮੱਖਣ ਨਿਕਲਦਾ ਹੈ - ਉਹ ਹੀ ਜੀਵਨ ਨੂੰ ਸ਼ਕਤੀਸ਼ਾਲੀ ਬਣਾਉਂਦਾ ਹੈ।

\*\*\*\*\*

ਆਪਣੀ ਸਕਤੀਸ਼ਾਲੀ ਮਨਸਾ ਦਵਾਰਾ ਸਾਕਸ਼ ਦੇਣ ਦੀ ਸੇਵਾ ਕਰੋ।

ਕੋਈ ਵੀ ਇਹ ਨਹੀਂ ਕਹਿ ਸਕਦਾ ਕਿ ਸਾਨੂੰ ਤਾਂ ਸੇਵਾ ਦਾ ਚਾਂਸ ਨਹੀਂ ਹੈ। ਕੋਈ ਬੋਲ ਨਹੀਂ ਸਕਦੇ ਤਾਂ ਮਨਸਾ ਵਾਯੂਮੰਡਲ ਨਾਲ ਸੁਖ ਦੀ ਵਿੱਤੀ, ਸੁਖਮਯ ਸਥਿਤੀ ਨਾਲ ਸੇਵਾ ਕਰੋ। ਤਬੀਅਤ ਠੀਕ ਨਹੀਂ ਹੈ ਤੇ ਘਰ ਬੈਠੇ ਵੀ ਸਹਿਯੋਗੀ ਬਣੋ, ਸਿਰਫ਼ ਮਨਸਾ ਵਿੱਚ ਸੁੱਧ ਸੰਕਲਪਾਂ ਦਾ ਸਟਾਕ ਜਮਾਂ ਕਰੋ, ਸੁਭ ਭਾਵਨਾਵਾਂ ਨਾਲ ਸੰਪੰਨ ਬਣੋ।